

ਰਾਗੁ ਮਲਾਰ ਮਹਲਾ ੫ ਪੜਤਾਲ ਘਰੁ ੩

Raag Malaar, Fifth Mehl, Partaal, Third House:

ੴ ਸਤਿਗੁਰ ਪ੍ਰਸਾਦਿ ॥

One Universal Creator God. By The Grace Of The True Guru:

ਗੁਰ ਮਨਾਰਿ ਪ੍ਰਿਅ ਦਇਆਰ ਸਿਉ ਰੰਗੁ ਕੀਆ ॥

Pleasing the Guru, I have fallen in love with my Merciful Beloved Lord.

ਕੀਨੋ ਰੀ ਸਗਲ ਸੀਗਾਰ ॥

I have made all my decorations,

ਤਜਿਓ ਰੀ ਸਗਲ ਬਿਕਾਰ ॥

and renounced all corruption;

ਧਾਵਤੋ ਅਸਥਿਰੁ ਥੀਆ ॥੧॥ ਰਹਾਉ ॥

my wandering mind has become steady and stable. ||1||Pause||

ਐਸੇ ਰੇ ਮਨ ਪਾਇ ਕੈ ਆਪੁ ਗਵਾਇ ਕੈ ਕਰਿ ਸਾਧਨ ਸਿਉ ਸੰਗੁ ॥

O my mind, lose your self-conceit by associating with the Holy, and you shall find Him.

ਬਾਜੇ ਬਜਹਿ ਮ੍ਰਿਦੰਗ ਅਨਾਹਦ ਕੋਕਿਲ ਰੀ ਰਾਮ ਨਾਮੁ ਬੋਲੈ ਮਧੁਰ ਬੈਨ ਅਤਿ ਸੁਹੀਆ ॥੧॥

The unstruck celestial melody vibrates and resounds; like a song-bird, chant the Lord's Name, with words of sweetness and utter beauty. ||1||

ਐਸੀ ਤੇਰੇ ਦਰਸਨ ਕੀ ਸੋਭ ਅਤਿ ਅਪਾਰ ਪ੍ਰਿਅ ਅਮੋਘ ਤੈਸੇ ਹੀ ਸੰਗਿ ਸੰਤ ਬਨੇ ॥

Such is the glory of Your Darshan, so utterly infinite and fruitful, O my Love; so do we become by associating with the Saints.

ਭਵ ਉਤਾਰ ਨਾਮ ਭਨੇ ॥

Vibrating, chanting Your Name, we cross over the terrifying world-ocean.

ਰਮ ਰਾਮ ਰਾਮ ਮਾਲ ॥

They dwell on the Lord, Raam, Raam, chanting on their malas;

ਮਨਿ ਫੇਰਤੇ ਹਰਿ ਸੰਗਿ ਸੰਗੀਆ ॥

their minds are turned towards the Lord in the Saadh Sangat, the Company of the Holy.

ਜਨ ਨਾਨਕ ਪ੍ਰਿਉ ਪ੍ਰੀਤਮੁ ਥੀਆ ॥੨॥੧॥੨੩॥

O servant Nanak, their Beloved Lord seems so sweet to them. ||2||1||23||